

ਹਸਪਤਾਲ ਦਾ ਨਾਮ:  
(ਵੱਡੇ ਅੱਖਰਾਂ ਦੀ ਵਰਤੋਂ ਕਰੋ)

ਮਰੀਜ਼ ਦਾ ਨਾਮ:  
(ਵੱਡੇ ਅੱਖਰਾਂ ਦੀ ਵਰਤੋਂ ਕਰੋ)

ਅਧਿਐਨ ਆਈ ਡੀ (ID):  
(ਬੇਤਰਤੀਬਾ ਬਣਾਉਣ ਦੇ ਬਾਅਦ ਦਾਖਲ ਕਰੋ)

1. ਮੈਨੂੰ ਅਧਿਐਨ ਦੇ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ: ਮੈਂ ਪੁਸ਼ਟੀ ਕਰਦਾ/ਦੀ ਹਾਂ ਕਿ ਮੈਂ ਪ੍ਰਤੀਭਾਗੀ ਜਾਣਕਾਰੀ ਸ਼ੀਟ (ਸੰਸ15.0 06-ਅਗ-2021) ਨੂੰ ਪੜ੍ਹ ਲਿਆ (ਜਾਂ ਮੈਨੂੰ ਪੜ੍ਹ ਕੇ ਸੁਣਾਇਆ ਗਿਆ) ਹੈ ਅਤੇ ਸਮਝ ਲਿਆ ਹੈ ਅਤੇ ਮੈਨੂੰ ਜਾਣਕਾਰੀ ਵਿਚਾਰਨ ਅਤੇ ਪ੍ਰਸ਼ਨ ਪੁੱਛਣ ਦੇ ਮੌਕੇ ਮਿਲੇ ਹਨ। ਇਨ੍ਹਾਂ ਦਾ ਸੰਤੋਸ਼ਜਨਕ ਉੱਤਰ ਦਿੱਤਾ ਗਿਆ ਹੈ।

2. ਇੱਛੁਕ ਭਾਗੀਦਾਰੀ: ਮੈਂ ਸਮਝਦਾ/ਦੀ ਹਾਂ ਕਿ ਮੇਰੀ ਸ਼ਮੂਲੀਅਤ ਇੱਛੁਕ ਹੈ ਅਤੇ ਇਹ ਕਿ ਮੈਂ ਬਿਨਾਂ ਕੋਈ ਕਾਰਨ ਦੱਸਿਆਂ ਅਤੇ ਮੇਰੀ ਚਿਕਿਤਸਕ ਦੇਖਭਾਲ ਜਾਂ ਕਾਨੂੰਨੀ ਅਧਿਕਾਰਾਂ ਨੂੰ ਪ੍ਰਭਾਵਿਤ ਕੀਤੇ ਬਿਨਾਂ ਕਿਸੇ ਵੀ ਸਮੇਂ ਇਸ ਵਿੱਚੋਂ ਹੱਟਣ ਲਈ ਸੁਤੰਤਰ ਹਾਂ।

3. ਮੇਰੇ ਨਾਲ ਸਬੰਧਤ ਅਧਿਐਨ ਡਾਟਾ ਤੱਕ ਪਹੁੰਚ: ਮੈਂ, ਮੇਰੇ ਮੈਡੀਕਲ ਨੋਟਸ ਅਤੇ ਅਧਿਐਨ ਦੇ ਦੌਰਾਨ ਇਕੱਤਰ ਕੀਤੀ ਗਈ ਜਾਣਕਾਰੀ ਦੇ ਢੁੱਕਵੇਂ ਭਾਗਾਂ ਨੂੰ, ਭਰੋਸੇ ਨਾਲ, ਇਸ ਹਸਪਤਾਲ, ਯੂਨੀਵਰਸਿਟੀ ਆਫ ਆਕਸਫੋਰਡ (University of Oxford), ਅਤੇ ਹੋਰ ਨਿਯਮਕ ਅਥਾਰਟੀਆਂ ਦੁਆਰਾ ਅਧਿਕ੍ਰਿਤ ਕੀਤੇ ਵਿਅਕਤੀਆਂ ਨੂੰ ਦੇਖਣ ਦੀ ਸਹਿਮਤੀ ਦਿੰਦਾ/ਦੀ ਹਾਂ, ਤਾਂ ਜੋ ਇਹ ਜਾਂਚਿਆ ਜਾ ਸਕੇ ਕਿ ਅਧਿਐਨ ਸਹੀ ਤਰ੍ਹਾਂ ਕੀਤਾ ਜਾ ਰਿਹਾ ਹੈ।

4. ਮੇਰੀ ਚਿਕਿਤਸਕ ਜਾਣਕਾਰੀ ਤੱਕ ਪਹੁੰਚ: ਮੈਂ ਸਹਿਮਤ ਹੁੰਦਾ/ਦੀ ਹਾਂ ਕਿ ਉਹ ਮੈਡੀਕਲ ਜਾਣਕਾਰੀ ਜਿਸਨੂੰ ਕਿ ਉਨ੍ਹਾਂ ਡਾਕਟਰਾਂ ਅਤੇ ਹਸਪਤਾਲਾਂ ਦੁਆਰਾ ਇਕੱਤਰ ਕੀਤਾ ਜਾਂਦਾ ਹੈ ਜੋ ਮੈਨੂੰ ਦੇਖਭਾਲ ਪ੍ਰਦਾਨ ਕਰਦੇ ਹਨ ਅਤੇ ਜੋ ਕਿ ਸਥਾਨਕ ਜਾਂ ਰਾਸ਼ਟਰੀ ਸਿਹਤ ਅਤੇ ਖੋਜ ਸੰਗਠਨਾਂ (ਜਿਸ ਵਿੱਚ ਹਸਪਤਾਲ ਦਾ ਦਾਖਲਾ, ਸਿਵਲ ਰਜਿਸਟ੍ਰੇਸ਼ਨ, ਆਡਿਟ ਅਤੇ ਰਿਸਰਚ ਡਾਟਾ ਸ਼ਾਮਲ ਹਨ) ਵਿੱਚ ਪਈ ਹੋ ਸਕਦੀ ਹੈ, ਨੂੰ ਸਾਰਣੀਬੱਧ ਫਾਲੋ-ਅੱਪ ਅਵਧੀ ਦੇ ਦੌਰਾਨ ਅਤੇ 10 ਸਾਲ ਬਾਅਦ ਤੱਕ, ਦੋਵੇਂ ਸਮਿਆਂ ਦੇ ਲਈ ਅਧਿਐਨ ਦੇ ਸੰਯੋਜਨ ਕੇਂਦਰ ਨੂੰ ਪ੍ਰਦਾਨ ਕੀਤਾ ਜਾ ਸਕਦਾ ਹੈ। ਮੈਂ ਸਮਝਦਾ/ਦੀ ਹਾਂ ਕਿ ਉਹ ਜਾਣਕਾਰੀ ਜੋ ਮੇਰੀ ਪਛਾਣ ਜਾਹਰ ਕਰਦੀ ਹੈ, ਨੂੰ ਇਸ ਤਰ੍ਹਾਂ ਦੀਆਂ ਸੰਸਥਾਵਾਂ ਕੋਲ ਇਸਨੂੰ ਸੰਭਵ ਬਣਾਉਣ ਲਈ ਸੁਰੱਖਿਅਤ ਤਰੀਕੇ ਨਾਲ ਭੇਜਿਆ ਜਾਵੇਗਾ ਅਤੇ ਇਹ ਕਿ ਮੈਂ ਲਿਖਤ ਵਿੱਚ ਸੰਯੋਜਕ ਸੈਂਟਰ ਦੀ ਟੀਮ ਨੂੰ ਦੱਸ ਕੇ ਕਿਸੇ ਵੀ ਸਮੇਂ ਇਸ ਵਿੱਚੋਂ ਨਿਕਲ ਸਕਦਾ/ਦੀ ਹਾਂ।

5. ਕੰਪਿਊਟਰ ਉੱਤੇ ਸਟੋਰ ਕੀਤਾ ਗਿਆ ਡਾਟਾ: ਮੈਂ ਸਮਝਦਾ/ਦੀ ਹਾਂ ਕਿ ਅਧਿਐਨ ਵਿੱਚ ਮੇਰੀ ਤਰੱਕੀ ਦੇ ਬਾਰੇ ਜਾਣਕਾਰੀ ਨੂੰ ਕੰਪਿਊਟਰ ਡਾਟਾਬੇਸ ਉੱਤੇ ਰਿਕਾਰਡ ਕੀਤਾ ਜਾਵੇਗਾ, ਅਤੇ ਇਹ ਕਿ ਇਸ ਡਾਟਾ ਨੂੰ ਯੂਨੀਵਰਸਿਟੀ ਆਫ ਆਕਸਫੋਰਡ (University of Oxford) ਦੁਆਰਾ ਨਿਗਰਾਨੀ ਕੀਤੇ ਜਾਂਦੇ ਕੰਪਿਊਟਰਾਂ ਵਿੱਚ ਸਟੋਰ ਕੀਤਾ ਜਾਵੇਗਾ। ਮੈਂ ਸਮਝਦਾ/ਦੀ ਹਾਂ ਕਿ ਇਸ ਜਾਣਕਾਰੀ ਨੂੰ ਸੁਰੱਖਿਅਤ ਤਰੀਕੇ ਨਾਲ ਅਤੇ ਗੋਪਨੀਯਤਾ ਨਾਲ ਰੱਖਿਆ ਜਾਵੇਗਾ।

6. ਜੀ ਪੀ: ਮੈਂ ਸਮਝਦਾ/ਦੀ ਹਾਂ ਕਿ ਮੇਰੇ ਜੀ ਪੀ ਨੂੰ ਰਿਕਵਰੀ ਟਰਾਇਲ ਵਿੱਚ ਮੇਰੀ ਸ਼ਮੂਲੀਅਤ ਨਾਲ ਸਬੰਧਤ ਕਿਸੇ ਵੀ ਮਹੱਤਵਪੂਰਨ ਮੁੱਦੇ ਬਾਰੇ ਸੂਚਿਤ ਕੀਤਾ ਜਾ ਸਕਦਾ ਹੈ।

7. ਵਿਕਲਪਕ [ਡਾਈਮੈਥਾਇਲ ਫਿਊਮਾਰੇਟ ਦਾ ਆਂਕਲਣ ਕਰਨ ਵਾਲੀਆਂ ਸਾਇਟਾਂ 'ਤੇ ਮੌਜੂਦ ਪ੍ਰਤੀਭਾਗੀਆਂ ਵਾਸਤੇ]: ਮੈਂ ਡਿਮਿਥਾਇਲ ਫੁਮਾਰੇਟ ਦੇ ਅਤਿਰਿਕਤ ਆਂਕਲਣ ਵਿੱਚ ਭਾਗ ਲੈਣ ਲਈ ਸਹਿਮਤ ਹੁੰਦਾ/ਦੀ ਹਾਂ। [ਜੇ ਢੁੱਕਵਾਂ ਨਾ ਹੋਏ ਤਾਂ ਬਕਸਿਆਂ ਨੂੰ ਖਾਲੀ ਛੱਡ ਦਿਓ।]

ਹਾਂ	ਨਹੀਂ
-----	------

8. ਭਾਗ ਲੈਣ ਲਈ ਸਹਿਮਤੀ: ਮੈਂ ਜਾਣਕਾਰੀ ਨੂੰ ਪੜ੍ਹ ਲਿਆ ਹੈ (ਜਾਂ ਮੈਨੂੰ ਇਹ ਪੜ੍ਹ ਕੇ ਸੁਣਾ ਦਿੱਤੀ ਗਈ ਹੈ), ਮੈਨੂੰ ਪ੍ਰਸ਼ਨ ਪੁੱਛਣ ਦਾ ਮੌਕਾ ਮਿਲਿਆ ਹੈ ਅਤੇ ਮੈਂ ਉਪਰੋਕਤ ਅਧਿਐਨ ਵਿੱਚ ਭਾਗ ਲੈਣ ਲਈ ਸਹਿਮਤੀ ਦਿੰਦਾ/ਦੀ ਹਾਂ।

.....  
ਪ੍ਰਤੀਭਾਗੀ ਦਾ ਪੂਰਾ ਨਾਮ

.....  
ਦਸਤਖਤ

...../...../.....  
ਅੱਜ ਦੀ ਤਾਰੀਖ

.....  
ਸਹਿਮਤੀ ਲੈਣ ਵਾਲੇ ਵਿਅਕਤੀ ਦਾ ਪੂਰਾ ਨਾਮ

.....  
ਦਸਤਖਤ

...../...../.....  
ਅੱਜ ਦੀ ਤਾਰੀਖ

1 ਕਾਪੀ ਪ੍ਰਤੀਭਾਗੀ ਦੇ ਲਈ; 1 ਕਾਪੀ ਖੋਜਾਰਥੀ ਦੀ ਸਾਇਟ ਫਾਈਲ ਲਈ; 1 (ਮੂਲ) ਚਿਕਿਤਸਕ ਨੋਟਸ ਵਿੱਚ ਰੱਖੀ ਜਾਵੇ

**ਹਸਪਤਾਲ ਦਾ ਨਾਮ:**  
(ਵੱਡੇ ਅੱਖਰਾਂ ਦੀ ਵਰਤੋਂ ਕਰੋ)

**ਮਰੀਜ਼ ਦਾ ਨਾਮ:**  
(ਵੱਡੇ ਅੱਖਰਾਂ ਦੀ ਵਰਤੋਂ ਕਰੋ)

**ਅਧਿਐਨ ਆਈ ਡੀ (ID):**  
(ਬੇਤਰਤੀਬਾ ਬਣਾਉਣ ਦੇ ਬਾਅਦ ਦਾਖਲ ਕਰੋ)

ਜੇ ਪ੍ਰਤੀਭਾਗੀ ਟੈਕਸਟ ਨੂੰ ਪੜ੍ਹਨ ਦੇ ਸਮਰੱਥ ਨਹੀਂ ਹੈ ਅਤੇ/ਜਾਂ ਖੁਦ ਲਈ ਦਸਤਖਤ ਨਹੀਂ ਕਰ ਸਕਦਾ ਪਰ ਉਸ ਕੋਲ ਸਹਿਮਤੀ ਦੇਣ ਦੀ ਸਮਰੱਥਾ ਹੈ ਮੈਂ ਸੰਭਾਵਿਤ ਪ੍ਰਤੀਭਾਗੀ ਕੋਲ ਸਹਿਮਤੀ ਫਾਰਮ ਦੀ ਸਹੀ ਪੜ੍ਹਤ ਨੂੰ ਦੇਖਿਆ ਹੈ, ਉਹ ਕਿਸੇ ਤਰ੍ਹਾਂ ਦੇ ਪ੍ਰਸ਼ਨ ਪੁੱਛ ਸਕਿਆ/ਸਕੀ ਸੀ ਅਤੇ ਉਸਨੂੰ ਸੰਤੋਸ਼ਜਨਕ ਉੱਤਰ ਮਿਲੇ।  
ਮੈਂ ਪੁਸ਼ਟੀ ਕਰਦਾ/ਦੀ ਹਾਂ ਕਿ ਉਨ੍ਹਾਂ ਨੇ ਸੁਤੰਤਰਤਾ ਨਾਲ ਸਹਿਮਤੀ ਦੇ ਦਿੱਤੀ ਹੈ।

.....  
ਗਵਾਹ ਦਾ ਪੂਰਾ ਨਾਮ ..... ਦਸਤਖਤ ...../...../.....  
ਅੱਜ ਦੀ ਤਾਰੀਖ

.....  
ਸਹਿਮਤੀ ਲੈਣ ਵਾਲੇ ਵਿਅਕਤੀ ਦਾ ਪੂਰਾ ਨਾਮ ..... ਦਸਤਖਤ ...../...../.....  
ਅੱਜ ਦੀ ਤਾਰੀਖ

ਜੇ ਪ੍ਰਤੀਭਾਗੀ ਨੂੰ ਉਨ੍ਹਾਂ ਦੀ ਚਿਕਿਤਸਕ ਹਾਲਤ (ਉਦਾ. ਸਾਹ ਪ੍ਰਣਾਲੀ ਦੀ ਗੰਭੀਰ ਅਸਫਲਤਾ ਜਾਂ ਤੁਰੰਤ ਵੈਂਟੀਲੇਸ਼ਨ ਦੀ ਜ਼ਰੂਰਤ) ਦੀ ਗੰਭੀਰਤਾ ਦੇ ਕਾਰਨ ਜਾਂ ਪੁਰਾਣੀ ਬਿਮਾਰੀ ਦੇ ਕਾਰਨ ਸਹਿਮਤੀ ਦੇਣ ਦੀ ਸਮਰੱਥਾ ਦੀ ਘਾਟ ਹੈ:  
ਮੈਂ ਜਾਣਕਾਰੀ ਨੂੰ ਪੜ੍ਹ ਲਿਆ ਹੈ (ਜਾਂ ਮੈਨੂੰ ਇਹ ਪੜ੍ਹ ਕੇ ਸੁਣਾ ਦਿੱਤੀ ਗਈ ਹੈ) ਅਤੇ ਮੈਨੂੰ ਪ੍ਰਸ਼ਨ ਪੁੱਛਣ ਦਾ ਮੌਕਾ ਮਿਲਿਆ ਹੈ।  
ਮੈਂ ਸਮਝਦਾ/ਦੀ ਹਾਂ ਕਿ ਜਿਵੇਂ ਹੀ ਮਰੀਜ਼ ਕੋਲ ਸਹਿਮਤੀ ਦੇਣ ਦੀ ਸਮਰੱਥਾ ਆਉਂਦੀ ਹੈ ਉਨ੍ਹਾਂ ਨੂੰ ਆਪਣੀ ਸਹਿਮਤੀ ਦੀ ਪੁਸ਼ਟੀ ਕਰਨ ਲਈ ਕਿਹਾ ਜਾਵੇਗਾ ਅਤੇ ਇਹ ਕਿ ਜੇ ਉਹ ਇੱਛਾ ਕਰਦੇ ਹਨ, ਤਾਂ ਉਹ ਆਪਣੀ ਚਿਕਿਤਸਕ ਦੇਖਭਾਲ ਨੂੰ ਪ੍ਰਭਾਵਿਤ ਕੀਤੇ ਬਿਨਾਂ ਅਧਿਐਨ ਤੋਂ ਹੱਟਣ ਦੇ ਸਮਰੱਥ ਹੋਣਗੇ।  
ਮੈਂ ਸਮਝਦਾ ਹਾਂ ਕਿ ਜੇ ਉਹ ਇਸਦੇ ਸਮਰੱਥ ਹੁੰਦੇ, ਤਾਂ ਮਰੀਜ਼ ਨੇ ਇਸ ਅਧਿਐਨ ਵਿਚ ਭਾਗ ਲੈਣ ਦੀ ਇੱਛਾ ਕਰਨੀ ਸੀ।

.....  
ਕਾਨੂੰਨੀ ਪ੍ਰਤੀਨਿਧੀ ਦਾ ਪੂਰਾ ਨਾਮ ..... ਦਸਤਖਤ ...../...../.....  
ਅੱਜ ਦੀ ਤਾਰੀਖ

.....  
ਪ੍ਰਤੀਭਾਗੀ ਨਾਲ ਰਿਸ਼ਤਾ

.....  
ਸਹਿਮਤੀ ਲੈਣ ਵਾਲੇ ਵਿਅਕਤੀ ਦਾ ਪੂਰਾ ਨਾਮ ..... ਦਸਤਖਤ ...../...../.....  
ਅੱਜ ਦੀ ਤਾਰੀਖ

1 ਕਾਪੀ ਕਾਨੂੰਨੀ ਪ੍ਰਤੀਨਿਧੀ ਦੇ ਲਈ, 1 ਕਾਪੀ ਖੋਜਾਰਥੀ ਦੀ ਸਾਇਟ ਫਾਈਲ ਲਈ, 1 (ਮੂਲ) ਪ੍ਰਤੀਭਾਗੀ ਦੇ ਚਿਕਿਤਸਕ ਨੋਟਸ ਵਿਚ ਰੱਖੀ ਜਾਵੇ

**ਭਾਗ ਲੈਣ ਲਈ ਸੱਦਾ**

ਅਸੀਂ ਸੰਭਾਵਿਤ ਇਲਾਜਾਂ ਦੀ ਤੁਲਨਾ ਕਰਦੇ ਇਸ ਖੋਜ ਅਧਿਐਨ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਲੋਕਾਂ ਨੂੰ ਸੱਦਾ ਦੇ ਰਹੇ ਹਾਂ ਜਿਨ੍ਹਾਂ ਨੂੰ ਕੋਵਿਡ-19 ਦੇ ਨਾਲ (ਜਾਂ ਇਸਦੇ ਹੋਣ ਦੇ ਸ਼ੱਕ ਨਾਲ) ਹਸਪਤਾਲ ਵਿਚ ਦਾਖਲ ਕੀਤਾ ਗਿਆ ਹੈ। ਇਹ ਫਾਰਮ ਭਾਗ ਲੈਣ ਦੇ ਟੀਚਿਆਂ, ਜ਼ੋਖਮਾਂ ਅਤੇ ਲਾਭਾਂ ਦੇ ਬਾਰੇ ਜਾਣਕਾਰੀ ਦਿੰਦਾ ਹੈ। ਤੁਹਾਨੂੰ ਸਿਹਤਯਾਤਰੀ ਟਰਾਇਲ ("ਵਿਕਲਪ" ਕਹੇ ਜਾਂਦੇ) ਨਾਲ ਸਬੰਧਤ ਅਤਿਰਿਕਤ ਅਧਿਐਨਾਂ ਵਿਚ ਭਾਗ ਲੈਣ ਵੀ ਸੱਦਾ ਦਿੱਤਾ ਜਾ ਸਕਦਾ ਹੈ।

**ਇਸ ਖੋਜ ਅਧਿਐਨ ਦੇ ਬਾਰੇ ਤੁਹਾਨੂੰ ਕੀ ਪਤਾ ਹੋਣਾ ਚਾਹੀਦਾ ਹੈ:**

**1) ਇਹ ਖੋਜ ਕਿਉਂ ਕੀਤੀ ਜਾ ਰਹੀ ਹੈ?**

ਤੁਹਾਡੇ ਡਾਕਟਰ ਨੇ ਇਹ ਪਾਇਆ ਹੈ, ਜਾਂ ਉਸਨੂੰ ਸ਼ੱਕ ਹੈ ਕਿ ਤੁਹਾਨੂੰ ਕੋਵਿਡ-19 ਵੱਜੋਂ ਜਾਣੀ ਜਾਂਦੀ ਫੇਫੜਿਆਂ ਦੀ ਇਕ ਬਿਮਾਰੀ ਹੈ। ਇਹ ਹਾਲਤ SARS-CoV-2, ਜਾਂ ਸੰਖੇਪ ਵਿਚ ਕੋਰੋਨਾਵਾਇਰਸ ਵੱਜੋਂ ਜਾਣੇ ਜਾਂਦੇ ਵਿਸ਼ਾਣੂ ਦੀ ਇਕ ਕਿਸਮ ਨਾਲ ਹੁੰਦੀ ਹੈ।

20 ਵਿੱਚੋਂ 19 ਮਰੀਜ਼ ਜਿਨ੍ਹਾਂ ਨੂੰ ਕੋਰੋਨਾਵਾਇਰਸ ਹੁੰਦਾ ਹੈ ਉਹ ਹਸਪਤਾਲ ਵਿਚ ਆਉਣ ਤੋਂ ਬਿਨਾਂ ਠੀਕ ਹੋ ਜਾਂਦੇ ਹਨ। ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕੀਤਾ ਜਾਂਦਾ ਹੈ, ਉਨ੍ਹਾਂ ਵਿੱਚੋਂ ਵੀ ਬਹੁਤੇ ਠੀਕ ਹੋ ਜਾਂਦੇ ਹਨ, ਪਰ ਕੁਝ ਇਕ ਨੂੰ ਠੀਕ ਹੋਣ ਤੋਂ ਪਹਿਲਾਂ ਆਕਸੀਜਨ ਜਾਂ ਮਸ਼ੀਨੀ ਵੈਂਟੀਲੇਸ਼ਨ ਦੀ ਜ਼ਰੂਰਤ ਪੈ ਸਕਦੀ ਹੈ। ਪਰ, ਬਹੁਤ ਥੋੜ੍ਹੇ ਮਰੀਜ਼ ਠੀਕ ਨਹੀਂ ਹੁੰਦੇ ਹਨ।

ਇਸ ਟਰਾਇਲ ਨੇ ਦਰਸਾਇਆ ਹੈ ਕਿ ਡੈਕਸਾਮੈਥਾਸੋਨ (ਸਟੀਰੋਇਡ ਦੀ ਇਕ ਕਿਸਮ) ਦੀਆਂ ਨਿਮਨ ਡੋਜ਼ਾਂ ਕੋਵਿਡ-19 ਨਾਲ ਹਸਪਤਾਲ ਵਿਚ ਦਾਖਲ ਕੁਝ ਮਰੀਜ਼ਾਂ ਦੇ ਮਰਨ ਦੇ ਜ਼ੋਖਮ ਨੂੰ ਘਟਾਉਂਦੀ ਹੈ। ਇਸ ਤਰ੍ਹਾਂ ਦੀਆਂ ਹੋਰ ਕਈ ਦਵਾਈਆਂ ਹਨ ਜਿਨ੍ਹਾਂ ਨੂੰ ਜਦੋਂ ਆਮ ਮਾਨਕ ਦੇਖਭਾਲ ਦੇ ਨਾਲ ਜੋੜਿਆ ਜਾਂਦਾ ਹੈ ਤਾਂ ਇਹ ਮਦਦਗਾਰ (ਜਾਂ ਸੰਭਾਵਤ ਰੂਪ ਵਿਚ ਨੁਕਸਾਨਦਾਇਕ) ਹੋ ਸਕਦੀਆਂ ਹਨ। ਇਹ ਅਧਿਐਨ ਇਹ ਪਤਾ ਲਗਾਉਣ ਦਾ ਟੀਚਾ ਰੱਖਦਾ ਹੈ ਕਿ ਕੀ ਇਨ੍ਹਾਂ ਵਿੱਚੋਂ ਕੋਈ ਅਤਿਰਿਕਤ ਇਲਾਜ ਕਿਸੇ ਤਰ੍ਹਾਂ ਮਦਦਗਾਰ ਹੋ ਸਕਦਾ ਹੈ।

**2) ਅਧਿਐਨ ਦਾ ਮਕਸਦ ਕੀ ਹੈ?**

ਇਹ ਅਧਿਐਨ ਕਈ ਵਿਭਿੰਨ ਇਲਾਜਾਂ ਦੀ ਤੁਲਨਾ ਕਰਨ ਦਾ ਇਰਾਦਾ ਰੱਖਦਾ ਹੈ ਜੋ ਕਿ ਕੋਵਿਡ-19 ਵਾਲੇ ਮਰੀਜ਼ਾਂ ਲਈ ਲਾਹੇਵੰਦ ਹੋ ਸਕਦੇ ਹਨ। ਇਨ੍ਹਾਂ ਇਲਾਜਾਂ ਦੀ ਜਾਂਚ ਦੇ ਲਈ ਉਸ ਮਾਹਰਾਨਾ ਪੈਨਲ ਦੁਆਰਾ ਸਿਫ਼ਾਰਸ਼ ਕੀਤੀ ਗਈ ਹੈ ਜੋ ਇੰਗਲੈਂਡ ਦੇ ਚੀਫ਼ ਮੈਡੀਕਲ ਅਫ਼ਸਰ (Chief Medical Officer) ਨੂੰ ਸਲਾਹ ਦਿੰਦਾ ਹੈ। ਭਾਵੇਂ ਕਿ ਇਹ ਇਲਾਜ ਆਸ ਦੀ ਕਿਰਨ ਜਗਾਉਂਦੇ ਹਨ, ਕੋਈ ਵੀ ਨਹੀਂ ਜਾਣਦਾ ਕਿ ਕੀ ਇਨ੍ਹਾਂ ਵਿੱਚੋਂ ਕੋਈ ਤੁਹਾਡੇ ਹਸਪਤਾਲ ਦੀ ਮਾਨਕ ਦੇਖਭਾਲ (ਜਿਸਨੂੰ ਸਾਰੇ ਮਰੀਜ਼ ਪ੍ਰਾਪਤ ਕਰਦੇ ਹਨ) ਨੂੰ ਪ੍ਰਾਪਤ ਕਰਦੇ ਮਰੀਜ਼ਾਂ ਦੇ ਸਿਹਤਯਾਤਰ ਹੋਣ ਵਿਚ ਮਦਦ ਲਈ ਜ਼ਿਆਦਾ ਪ੍ਰਭਾਵੀ ਹੋ ਸਕਦਾ ਹੈ।

ਉਹ ਇਲਾਜ ਜੋ ਤੁਹਾਡੇ ਹਸਪਤਾਲ ਵਿਚ ਆਮ ਦੇਖਭਾਲ ਤੋਂ ਇਲਾਵਾ ਪ੍ਰਦਾਨ ਕੀਤੇ ਜਾ ਸਕਦੇ ਹਨ, ਵਿਚ ਸ਼ਾਮਲ ਹਨ: ਬਾਰੀਸਟਿਨਿਬ (ਕੇਵਲ ਯੂ ਕੇ ਵਿਚ), (ਰੂਮੋਟੋਇਡ ਗਠੀਆ ਲਈ ਇਕ ਇਲਾਜ), ਇਕ ਉੱਚ ਡੋਜ਼ ਡੈਕਸਾਮੈਥਾਸੋਨ (ਜੋ ਤੁਹਾਡੀ ਆਕਸੀਜਨ ਦੇ ਪੱਧਰ ਨਿਮਨ ਹਨ; ਕੇਵਲ ਯੂ ਕੇ ਤੋਂ ਬਾਹਰ) ਜਾਂ ਐਮਪੈਗਲਾਇਫੇਜ਼ੀਨ। ਮੌਜੂਦਾ ਸਮੇਂ ਅਸੀਂ ਨਹੀਂ ਜਾਣਦੇ ਕਿ ਕੀ ਇਨ੍ਹਾਂ ਵਿੱਚੋਂ ਕੋਈ ਕੋਵਿਡ-19 ਦੇ ਇਲਾਜ ਲਈ ਕਾਰਗਰ ਹੈ। ਪਰ ਦੂਜੇ ਪ੍ਰਯੋਗਾਂ ਤੋਂ ਹੋਣ ਵਾਲੇ ਗੌਣ ਪ੍ਰਭਾਵ ਚੰਗੀ ਤਰ੍ਹਾਂ ਜਾਣੇ ਗਏ ਹਨ ਅਤੇ ਤੁਹਾਡਾ ਡਾਕਟਰ ਸਹੀ ਤਰੀਕੇ ਨਾਲ ਤੁਹਾਨੂੰ ਮਾਨੀਟਰ ਕਰ ਸਕੇਗਾ। ਕੁਝ ਹੋਰ ਸਾਇਟਾਂ 'ਤੇ ਅਸੀਂ ਹੋਰ ਇਲਾਜਾਂ ਦਾ ਆਂਕਲਣ ਵੀ ਕਰ ਸਕਦੇ ਹਾਂ; ਹੋਰ ਵੇਰਵੇ ਆਖਰੀ ਪੰਨੇ 'ਤੇ ਦਿੱਤੇ ਗਏ ਹਨ ਅਤੇ ਤੁਹਾਡੀ ਅਧਿਐਨ ਟੀਮ ਤੁਹਾਨੂੰ ਦੱਸ ਸਕਦੀ ਹੈ ਕਿ ਕੀ ਇਹ ਤੁਹਾਡੇ ਲਈ ਢੁੱਕਵਾਂ ਹੈ ਜਾਂ ਨਹੀਂ।

**3) ਅਧਿਐਨ ਕੌਣ ਕਰ ਰਿਹਾ ਹੈ?**

ਇਹ ਅਧਿਐਨ ਯੂਨੀਵਰਸਿਟੀ ਆਫ਼ ਆਕਸਫੋਰਡ (University of Oxford) ਦੇ ਖੋਜਾਰਥੀਆਂ ਦੁਆਰਾ ਕੀਤੀ ਜਾ ਰਹੀ ਹੈ, ਇਹ ਯੂਨੀਵਰਸਿਟੀ ਪੂਰੇ ਯੂ ਕੇ (UK) ਵਿਚ ਕਈ ਹਸਪਤਾਲਾਂ ਵਿਚ ਡਾਕਟਰਾਂ ਨਾਲ ਕੰਮ ਕਰਦਿਆਂ, ਖੋਜ ਲਈ ਪ੍ਰਾਯੋਜਕ ਦੇ ਤੌਰ 'ਤੇ ਕੰਮ ਕਰਦੀ ਹੈ।

**4) ਅਧਿਐਨ ਦੇ ਵਿਚ ਕਿਸਨੂੰ ਸ਼ਾਮਲ ਕੀਤਾ ਜਾ ਰਿਹਾ ਹੈ?**

ਮਰੀਜ਼ਾਂ ਨੂੰ ਅਧਿਐਨ ਵਿਚ ਤਾਂ ਸ਼ਾਮਲ ਕੀਤਾ ਜਾ ਸਕਦਾ ਹੈ ਜੇ ਕੋਰੋਨਾਵਾਇਰਸ ਦੇ ਲਈ ਕੀਤੇ ਗਏ ਲੈਬੋਰੇਟਰੀ ਟੈਸਟ ਦੁਆਰਾ ਉਨ੍ਹਾਂ ਕੋਵਿਡ-19 ਹੋਣ ਦੀ ਪੁਸ਼ਟੀ ਕੀਤੀ ਗਈ ਹੈ (ਜਾਂ ਉਨ੍ਹਾਂ ਦੇ ਡਾਕਟਰਾਂ ਦੁਆਰਾ ਇਸਦੀ ਸੰਭਾਵਨਾ ਵਿਚਾਰੀ ਜਾਂਦੀ ਹੈ), ਅਤੇ ਉਹ ਹਸਪਤਾਲ ਵਿਚ ਹਨ। ਜੇ ਮਰੀਜ਼ ਨੂੰ ਦੇਖਣ ਵਾਲਾ ਡਾਕਟਰ ਇਹ ਸੋਚਦਾ ਹੈ ਕਿ ਕਿਸੇ ਖਾਸ ਕਾਰਨ ਦੇ ਕਰਕੇ ਅਧਿਐਨ ਦੇ ਇਲਾਜਾਂ ਵਿੱਚੋਂ ਕੋਈ ਢੁੱਕਵਾਂ ਨਹੀਂ ਹੈ, ਤਾਂ ਮਰੀਜ਼ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ।

**5) ਜੇ ਮੈਂ ਇਸ ਅਧਿਐਨ ਵਿਚ ਸ਼ਾਮਲ ਹੋਣ ਲਈ ਸਹਿਮਤ ਹੁੰਦਾ/ਦੀ ਹਾਂ ਤਾਂ ਕੀ ਹੋਏਗਾ?**

ਜੇ ਤੁਸੀਂ ਸ਼ਾਮਲ ਹੋਣ ਲਈ ਸਹਿਮਤ ਹੁੰਦੇ ਹੋ, ਤੁਹਾਨੂੰ ਸਹਿਮਤੀ ਫਾਰਮ ਉੱਪਰ ਦਸਤਖਤ ਕਰਨ ਲਈ ਕਿਹਾ ਜਾਵੇਗਾ। ਇਸਦੇ ਬਾਅਦ, ਤੁਹਾਡੀ ਪਛਾਣ ਕਰਦੇ ਸੰਖੇਪ ਵੇਰਵੇ ਅਤੇ ਤੁਹਾਡੀ ਸਿਹਤ ਬਾਰੇ ਕੁਝ ਪ੍ਰਸ਼ਨਾਂ ਦੇ ਦਿੱਤੇ ਉੱਤਰ ਅਤੇ ਚਿਕਿਤਸਕ ਤਕਲੀਫ਼ਾਂ ਨੂੰ ਇਕ ਕੰਪਿਊਟਰ ਵਿਚ ਦਾਖਲ ਕੀਤਾ ਜਾਵੇਗਾ। ਬੱਚੇ ਜੰਮਣ ਦੇ ਸਮੱਰਥ ਔਰਤਾਂ ਦੀ ਗਰਭ ਅਵਸਥਾ ਲਈ ਜਾਂਚ ਕੀਤੀ ਜਾਵੇਗੀ। ਇਸ ਦੇ ਬਾਅਦ ਕੰਪਿਊਟਰ ਇਲਾਜ ਦੇ ਸੰਭਾਵੀ ਵਿਕਲਪਾਂ ਵਿੱਚੋਂ ਇਕ ਨੂੰ ਲੈਣ ਲਈ ਤੁਹਾਨੂੰ ਬੇਤਰਤੀਬ (ਜਿਵੇਂ ਗੀਟੀ ਸੁੱਟੀ ਜਾਂਦੀ ਹੈ) ਤਰੀਕੇ ਨਾਲ ਨਿਰਧਾਰਤ ਕਰੇਗਾ। ਸਾਰੇ ਕੇਸਾਂ ਵਿਚ, ਇਸ ਵਿਚ ਤੁਹਾਡੇ ਹਸਪਤਾਲ ਦੀ ਆਮ ਮਾਨਕ ਦੇਖਭਾਲ ਸ਼ਾਮਲ ਹੋਏਗੀ ਅਤੇ ਇਸ ਦੇ ਵਿਚ ਇਕ ਅਤਿਰਿਕਤ ਇਲਾਜ ਵੀ ਸ਼ਾਮਲ ਹੋ ਸਕਦਾ ਹੈ ਜੋ ਕਿ ਮੂੰਹ ਜਾਂ ਇੰਜੈਕਸ਼ਨ ਰਾਹੀਂ ਦਿੱਤਾ ਜਾ ਸਕਦਾ ਹੈ। ਨਾ ਤਾਂ ਤੁਸੀਂ ਨਾ ਤੁਹਾਡਾ ਡਾਕਟਰ ਇਹ ਚੋਣ ਕਰ ਸਕਦਾ ਹੈ ਕਿ ਤੁਹਾਨੂੰ ਇਨ੍ਹਾਂ ਵਿੱਚੋਂ ਕਿਹੜਾ ਵਿਕਲਪ ਦਿੱਤਾ ਜਾਵੇਗਾ।

ਤੁਹਾਡੀ ਸਿਹਤ ਬਾਰੇ ਆਮ ਜਾਣਕਾਰੀ ਨੂੰ ਰਿਕਾਰਡ ਕੀਤਾ ਜਾਵੇਗਾ ਅਤੇ ਅਧਿਐਨ ਨਾਲ ਸਬੰਧਤ ਕੰਪਿਊਟਰ ਵਿਚ ਦਾਖਲ ਕੀਤਾ ਜਾਵੇਗਾ, ਪਰ ਤੁਹਾਡੇ ਦੁਆਰਾ ਹਸਪਤਾਲ ਤੋਂ ਚਲੇ ਜਾਣ ਦੇ ਬਾਅਦ ਕਿਸੇ ਤਰ੍ਹਾਂ ਦੀਆਂ ਅਤਿਰਿਕਤ ਵਿਜ਼ਿਟਸ ਦੀ ਜ਼ਰੂਰਤ ਨਹੀਂ ਪਵੇਗੀ। ਤੁਹਾਡੀ ਸਿਹਤ ਬਾਰੇ ਜਾਣਕਾਰੀ (ਅਧਿਐਨ ਤੋਂ ਪਹਿਲਾਂ, ਦੌਰਾਨ ਅਤੇ ਬਾਅਦ ਦੀ) ਨੂੰ ਮੈਡੀਕਲ ਰਿਕਾਰਡਾਂ ਜਾਂ ਡਾਟਾਬੇਸਾਂ (ਐਨ ਐਚ ਐਸ ਡਿਜੀਟਲ (NHS Digital), ਪਬਲਿਕ ਹੈਲਥ ਇੰਗਲੈਂਡ (Public Health England), ਹੋਰ ਬਰਾਬਰ ਦੀਆਂ ਸੰਸਥਾਵਾਂ ਅਤੇ ਅਨੁਵਾਸਿਕ ਜਾਂ ਹੋਰ ਖੋਜ ਸਬੰਧੀ ਡਾਟਾਬੇਸ, ਜੋ ਤੁਸੀਂ ਉਨ੍ਹਾਂ ਨੂੰ ਨਮੂਨੇ ਪ੍ਰਦਾਨ ਕੀਤੇ ਹਨ) ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ, ਤਾਂ ਜੋ ਅਧਿਐਨ ਟੀਮ ਤੁਹਾਡੀ ਸ਼ੁਮੂਲੀਅਤ ਦੀ ਸਮਾਪਤੀ ਤੋਂ 10 ਸਾਲ ਬਾਅਦ ਤੱਕ ਤੁਹਾਡੀ ਸਿਹਤ ਉੱਪਰ ਅਧਿਐਨ ਦੇ ਇਲਾਜਾਂ ਦੇ ਪ੍ਰਭਾਵ ਬਾਰੇ ਜ਼ਿਆਦਾ ਵਿਸਤ੍ਰਿਤ ਜਾਂ ਦੀਰਘ ਕਾਲੀਨ ਜਾਣਕਾਰੀ ਪ੍ਰਾਪਤ ਕਰ ਸਕੇ। ਅਸੀਂ ਤੁਹਾਨੂੰ ਟਰਾਇਲ ਦੇ ਬਾਰੇ ਦੱਸਣ ਲਈ ਅਵਧੀਬੱਧ ਤਰੀਕੇ ਨਾਲ ਲਿਖਤ

ਵਿਚ ਦੱਸ ਸਕਦੇ ਹਾਂ, ਪਰ ਜੇ ਤੁਸੀਂ ਚਾਹੁੰਦੇ ਹੋ ਤਾਂ ਤੁਸੀਂ ਇਨ੍ਹਾਂ ਚਿੱਠੀ-ਪੱਤਰਾਂ ਨੂੰ ਪ੍ਰਾਪਤ ਕਰਨਾ ਬੰਦ ਕਰਨ ਦੇ ਸਮਰੱਥ ਹੋਵੋਗੇ। ਟਰਾਇਲ ਵਿਚ ਤੁਹਾਡੀ ਸ਼ਮੂਲੀਅਤ ਨਾਲ ਸਬੰਧਤ ਕਿਸੇ ਤਰ੍ਹਾਂ ਦੇ ਢੁੱਕਵੇਂ ਮੁੱਦਿਆਂ ਬਾਰੇ ਤੁਹਾਡੇ ਜੀ ਪੀ ਨੂੰ ਸੂਚਿਤ ਕੀਤਾ ਜਾ ਸਕਦਾ ਹੈ।

## 6) ਅਧਿਐਨ ਵਿਚ ਭਾਗ ਲੈਣ ਦੇ ਸੰਭਾਵੀ ਲਾਭ ਕੀ ਹਨ?

ਅਸੀਂ ਨਹੀਂ ਜਾਣਦੇ ਕਿ ਕੀ ਜਾਂਚੇ ਜਾ ਰਹੇ ਇਲਾਜਾਂ ਦੇ ਅਤਿਰਿਕਤ ਲਾਭ ਹੋਣਗੇ। ਹੋ ਸਕਦਾ ਹੈ ਤੁਹਾਡਾ ਅਧਿਐਨ ਵਾਲਾ ਇਲਾਜ ਤੁਹਾਡੀ ਮਦਦ ਕਰੇ ਜਾਂ ਨਾ ਕਰੇ, ਪਰ ਇਹ ਅਧਿਐਨ ਭਵਿੱਖ ਦੇ ਮਰੀਜ਼ਾਂ ਦੀ ਮਦਦ ਕਰੇਗਾ।

## 7) ਅਧਿਐਨ ਵਿਚ ਭਾਗ ਲੈਣ ਦੇ ਸੰਭਾਵੀ ਜ਼ਖਮ ਕੀ ਹਨ?

ਬਾਰੀਸਟਿਨਿਬ ਦੇ ਕਾਰਨ ਪੇਟ ਦੀ ਖਰਾਬੀ ਅਤੇ ਖੂਨ ਦੀ ਜਾਂਚ ਦੀਆਂ ਅਸਧਾਰਣਤਾਵਾਂ ਜਿਨ੍ਹਾਂ ਵਿਚ ਦੁਰਲੱਭਤਾ ਨਾਲ ਖੂਨ ਦੇ ਸੈੱਲਾਂ ਦੀ ਘੱਟ ਗਿਣਤੀ ਹੋਣਾ ਸ਼ਾਮਲ ਹੈ, ਸ਼ਾਮਲ ਹੋ ਸਕਦੀਆਂ ਹਨ, ਜਿਨ੍ਹਾਂ ਲਈ ਤੁਹਾਡੀ ਮਾਨੀਟਰਿੰਗ ਕੀਤੀ ਜਾਵੇਗੀ। ਉਹ ਹੋਰ ਲਾਗਾਂ ਦੇ ਲਈ ਤੁਹਾਡੇ ਜੋਖਮ ਨੂੰ ਵਧਾ ਸਕਦੀਆਂ ਹਨ, ਉੱਚ ਡੋਜ਼ ਵਾਲੀ ਡੈਕਸਾਮੈਥਾਸੋਨ ਦੇ ਕੇਸ ਵਿਚ ਵੀ ਇਸ ਤਰ੍ਹਾਂ ਹੋ ਸਕਦਾ ਹੈ ਜੋ ਤੁਹਾਡੀ ਨੀਂਦ ਵਿਚ ਵਿਘਨ ਪਾ ਸਕਦੀ ਹੈ ਅਤੇ (ਮਧੁਮੇਹ ਵਾਲੇ ਲੋਕਾਂ ਵਿਚ) ਬਲੱਡ ਸ਼ੂਗਰ ਵਧਾ ਸਕਦੀ ਹੈ। ਐਮਪੈਗਲਾਇਫੋਜ਼ੀਨ ਦੇ ਕਾਰਨ ਪਿਸ਼ਾਬ ਅਤੇ ਜਣਨ ਅੰਗਾਂ ਦੇ ਰਸਤਿਆਂ ਵਿਚ ਲਾਗ, ਜਿਵੇਂ ਕਿ ਛਾਲੇ, ਲੱਗ ਸਕਦੀ ਹੈ। ਜੇ ਤੁਹਾਨੂੰ ਸ਼ੱਕਰ ਰੋਗ ਹੈ ਤਾਂ ਐਮਪੈਗਲਾਇਫੋਜ਼ੀਨ ਇਨਸੁਲਿਨ ਜਾਂ ਹੋਰ ਕਿਸਮ ਦੇ ਸ਼ੱਕਰ ਰੋਗ ਦੇ ਇਲਾਜ ਲੈਣ ਵਾਲੇ ਲੋਕਾਂ ਵਿਚ ਖੂਨ ਵਿਚਲੀ ਸ਼ੱਕਰ ਨੂੰ ਵੀ ਘਟਾਉਂਦਾ ਹੈ, ਇਸ ਲਈ ਤੁਹਾਡੇ ਡਾਕਟਰ ਉਨ੍ਹਾਂ ਦੀਆਂ ਖੁਰਾਕਾਂ ਨੂੰ ਬਦਲ ਸਕਦੇ ਹਨ; ਇਸ ਨਾਲ ਇਕ ਹਾਲਤ ਜਿਸਨੂੰ ਕੀਟੋਐਸਿਡੋਸਿਸ (ਜੋ ਦੁਰਲੱਭਤਾ ਨਾਲ ਜੀਵਨ ਖਤਰੇ ਵਿਚ ਪਾਉਣ ਵਾਲੀ ਹੋ ਸਕਦੀ ਹੈ) ਕਹਿੰਦੇ ਹਨ, ਵੀ ਪੈਦਾ ਹੋ ਸਕਦੀ ਹੈ ਜਿਸਦਾ ਕਿ ਡਰਿਪ ਅਤੇ ਇਨਸੁਲਿਨ ਨਾਲ ਇਲਾਜ ਕੀਤਾ ਜਾਂਦਾ ਹੈ। ਤੁਹਾਡੀ ਉਂਗਲ ਤੇ ਸੂਈ ਚੋਭ ਕੇ ਜਾਂ ਪਿਸ਼ਾਬ ਦੀ ਜਾਂਚ ਦੇ ਨਾਲ ਤੁਹਾਡੀ ਰੋਜ਼ਾਨਾ ਇਸ ਲਈ ਜਾਂਚ ਕੀਤੀ ਜਾਵੇਗੀ। ਕਿਸੇ ਅਧਿਐਨ ਦਵਾਈ ਤੋਂ ਸੰਭਾਵੀ ਤੀਬਰ ਪ੍ਰਤੀਕ੍ਰਿਆ ਪੈਦਾ ਹੋਣ ਦੀ ਅਸੰਭਾਵਨਾ ਵੀ ਹੈ। ਕੁਝ ਸਾਇਟਾਂ 'ਤੇ ਹੋਰ ਇਲਾਜਾਂ ਦਾ ਵੀ ਆਕਲਣ ਕੀਤਾ ਜਾ ਸਕਦਾ ਹੈ। ਜੇ ਤੁਹਾਨੂੰ ਹੋਰ ਜਾਣਕਾਰੀ ਚਾਹੀਦੀ ਹੈ ਤਾਂ ਕਿਰਪਾ ਕਰਕੇ ਆਪਣੇ ਹਸਪਤਾਲ ਦੇ ਡਾਕਟਰ ਨੂੰ ਪੁੱਛੋ। ਇਕ ਵਾਰ ਜਦੋਂ ਤੁਹਾਨੂੰ ਅਧਿਐਨ ਵਿਚ ਸ਼ਾਮਲ ਕਰ ਲਿਆ ਜਾਂਦਾ ਹੈ, ਤੁਸੀਂ ਅਤੇ ਤੁਹਾਡੇ ਡਾਕਟਰ ਇਹ ਜਾਣਨਗੇ ਕਿ ਕੰਪਿਊਟਰ ਨੇ ਤੁਹਾਡੇ ਲਈ ਕਿਹੜਾ ਇਲਾਜ ਨਿਰਧਾਰਤ ਕੀਤਾ ਹੈ। ਤੁਹਾਡੇ ਡਾਕਟਰ ਇਸ ਬਾਰੇ ਜਾਣੂੰ ਹੋਣਗੇ ਕਿ ਕੀ ਕਿਸੇ ਤਰ੍ਹਾਂ ਦੇ ਖਾਸ ਗੱਲ ਪ੍ਰਭਾਵ ਹਨ ਜਿਨ੍ਹਾਂ ਬਾਰੇ ਉਨ੍ਹਾਂ ਨੂੰ ਧਿਆਨ ਦੇਣਾ ਚਾਹੀਦਾ ਹੈ।

ਉਹ ਔਰਤਾਂ ਜੋ ਗਰਭਵਤੀ ਹਨ, ਉਨ੍ਹਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ, ਪਰ ਕੁਝ ਇਲਾਜਾਂ ਦਾ ਅਣਜੰਮੇ ਬੱਚਿਆਂ ਉੱਪਰ ਪੈਣ ਵਾਲਾ ਪ੍ਰਭਾਵ ਅਨਿਸ਼ਚਿਤ ਹੈ। ਗਰਭਵਤੀ ਔਰਤਾਂ ਬਾਰੀਸਟਿਨਿਬ ਜਾਂ ਐਮਪੈਗਲਾਇਫੋਜ਼ੀਨ ਪ੍ਰਾਪਤ ਨਹੀਂ ਕਰਨਗੀਆਂ ਕਿਉਂਕਿ ਇਹ ਗਰਭਅਵਸਥਾ ਜਾਂ ਛਾਤੀਆਂ ਦਾ ਦੁੱਧ ਪਿਲਾਉਣ ਦੀ ਅਵਧੀ ਵਿਚ ਨੁਕਸਾਨਦਾਇਕ ਹੋ ਸਕਦੀਆਂ ਹਨ। ਹੋਰ ਇਲਾਜਾਂ ਨੂੰ ਹੋਰ ਚਿਕਿਤਸਕ ਬਿਮਾਰੀਆਂ ਦੇ ਲਈ, ਸੁਰੱਖਿਆ ਸਬੰਧੀ ਚਿੰਤਾਵਾਂ ਪੈਦਾ ਕਰਨ ਤੋਂ ਬਗੈਰ ਗਰਭਅਵਸਥਾ ਦੇ ਵਿਚ ਪਹਿਲਾਂ ਵਰਤਿਆ ਜਾ ਚੁੱਕਿਆ ਹੈ।

## 8) ਕੀ ਮੈਂ ਅਧਿਐਨ ਵਾਲੇ ਇਲਾਜ ਜਾਂ ਮੇਰੀ ਸ਼ਮੂਲੀਅਤ ਨੂੰ ਪਹਿਲਾਂ ਰੋਕ ਸਕਦਾ/ਦੀ ਹਾਂ?

ਜੇ ਤੁਸੀਂ ਜਾਂ ਤੁਹਾਡਾ ਡਾਕਟਰ ਕੋਰਸ ਦੀ ਸਮਾਪਤੀ ਤੋਂ ਪਹਿਲਾਂ ਅਧਿਐਨ ਵਾਲੇ ਇਲਾਜ ਨੂੰ ਰੋਕਣਾ ਚਾਹੁੰਦੇ ਹੋ, ਤਾਂ ਤੁਸੀਂ ਅਜਿਹਾ ਕਰਨ ਲਈ ਸੁਤੰਤਰ ਹੋ। ਜੇ ਤੁਸੀਂ ਇਹ ਨਿਰਣਾ ਕਰਦੇ ਹੋ ਕਿ ਤੁਸੀਂ ਆਪਣੇ ਬਾਰੇ ਹੋਰ ਜਾਣਕਾਰੀ ਇਕੱਤਰ ਨਹੀਂ ਹੋਣੀ ਚਾਹੁੰਦੇ, ਤਾਂ ਤੁਸੀਂ ਅਜਿਹਾ ਕਰਨ ਲਈ ਆਜ਼ਾਦ ਹੋ (ਵੈਸੇ ਉਸ ਸਮੇਂ ਤੱਕ ਇਕੱਤਰ ਕੀਤੀ ਗਈ ਬਿਨਾਂ ਪਛਾਣ ਵਾਲੇ ਜਾਣਕਾਰੀ ਦਾ ਖੋਜ ਟੀਮ ਦੁਆਰਾ ਵਿਸ਼ਲੇਸ਼ਣ ਕਰਨਾ ਜਾਰੀ ਰਹੇਗਾ)।

## 9) ਜੇ ਮੈਂ ਸਵਾਲ ਪੁੱਛਣੇ ਹੋਣ ਜਾਂ ਮੈਨੂੰ ਸਮੱਸਿਆਵਾਂ ਹੋਣ ਤਾਂ ਮੈਨੂੰ ਕਿਸਨੂੰ ਕਾਲ ਕਰਨੀ ਚਾਹੀਦੀ ਹੈ?

ਜੇ ਤੁਹਾਡੇ ਕੋਲ ਕਿਸੇ ਤਰ੍ਹਾਂ ਦੇ ਪ੍ਰਸ਼ਨ ਹਨ ਤਾਂ ਕਿਰਪਾ ਕਰਕੇ ਹਸਪਤਾਲ ਦੀ ਮੈਡੀਕਲ ਟੀਮ ਦੇ ਨਾਲ ਗੱਲ ਕਰੋ। ਅਧਿਐਨ ਦੇ ਬਾਰੇ ਹੋਰ ਜਾਣਕਾਰੀ ਅਧਿਐਨ ਦੀ ਵੈਬਸਾਇਟ ਤੇ ਉਪਲਬੱਧ ਹੈ ([www.recoverytrial.net](http://www.recoverytrial.net))।

## 10) ਤੁਸੀਂ ਮੇਰੇ ਬਾਰੇ ਕਿਹੜੀ ਜਾਣਕਾਰੀ ਰੱਖਦੇ ਹੋ ਅਤੇ ਤੁਸੀਂ ਇਸਨੂੰ ਗੋਪਨੀਯ ਕਿਵੇਂ ਰੱਖੋਗੇ?

ਤੁਹਾਡੇ ਅਤੇ ਤੁਹਾਡੀ ਸਿਹਤ ਦੇ ਬਾਰੇ ਸਾਰੀ ਜਾਣਕਾਰੀ ਨਿੱਜੀ ਰੱਖੀ ਜਾਵੇਗੀ। ਜਾਣਕਾਰੀ ਨੂੰ ਦੇਖਣ ਦੀ ਆਗਿਆ ਦਿੱਤੇ ਗਏ ਲੋਕ ਕੇਵਲ ਉਹ ਡਾਕਟਰ ਹੋਣਗੇ ਜੋ ਅਧਿਐਨ ਕਰ ਰਹੇ ਹਨ, ਅਧਿਐਨ ਸੰਯੋਜਨ ਸੈਂਟਰ ਵਿਖੇ ਦਾ ਅਮਲਾ ਹੋਵੇਗਾ, ਅਤੇ ਨਿਯਮਕ ਅਥਾਰਟੀਆਂ ਹੋਣਗੀਆਂ ਜੋ ਇਹ ਜਾਂਚ ਕਰਦੀਆਂ ਹਨ ਕਿ ਅਧਿਐਨ ਨੂੰ ਸਹੀ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਨਿੱਜਤਾ ਦਾ ਇਕ ਨੋਟਿਸ ਅਧਿਐਨ ਵੈਬਸਾਇਟ (<https://www.recoverytrial.net/study-faq/data-privacy>) 'ਤੇ ਹੈ।

## 11) ਕੀ ਮੇਰਾ ਭਾਗ ਲੈਣਾ ਜ਼ਰੂਰੀ ਹੈ?

ਅਧਿਐਨ ਵਿਚ ਭਾਗ ਲੈਣਾ ਇਛੁੱਕ ਹੈ। ਭਾਗ ਲੈਣਾ ਹੈ ਜਾਂ ਨਹੀਂ ਇਸ ਸਬੰਧੀ ਤੁਹਾਡਾ ਨਿਰਣਾ ਤੁਹਾਡੇ ਦੁਆਰਾ ਇਸ ਹਸਪਤਾਲ ਵਿਚ ਪ੍ਰਾਪਤ ਕੀਤੀ ਜਾਂਦੀ ਦੇਖਭਾਲ ਨੂੰ ਪ੍ਰਭਾਵਿਤ ਨਹੀਂ ਕਰੇਗਾ।

## 12) ਕੀ ਕਿਸੇ ਤਰ੍ਹਾਂ ਦੀਆਂ ਵਿੱਤੀ ਲਾਗਤਾਂ ਜਾਂ ਭੁਗਤਾਨ ਹਨ?

ਟਰਾਇਲ ਵਾਲੇ ਸਾਰੇ ਇਲਾਜ ਮੁਫਤ ਹੋਣਗੇ। ਨਾ ਤਾਂ ਤੁਸੀਂ ਨਾ ਤੁਹਾਡੇ ਮੈਡੀਕਲ ਅਮਲੇ ਨੂੰ ਇਸ ਅਧਿਐਨ ਵਿਚ ਸ਼ਮੂਲੀਅਤ ਦੇ ਲਈ ਭੁਗਤਾਨ ਕੀਤਾ ਜਾਵੇਗਾ।

## 13) ਤੁਸੀਂ ਮੈਨੂੰ ਹੋਰ ਕੀ ਦੱਸ ਸਕਦੇ ਹੋ?

ਇਸ ਅਧਿਐਨ ਨੂੰ ਯੂ ਕੇ ਰਿਸਰਚ ਐਂਡ ਇਨੋਵੇਸ਼ਨ (UK Research and Innovation) ਅਤੇ ਨੈਸ਼ਨਲ ਇੰਸਟੀਚਿਊਟ ਫਾਰ ਹੈਲਥ ਰਿਸਰਚ (National Institute for Health Research) ਦੁਆਰਾ ਫੰਡ ਦਿੱਤਾ ਗਿਆ ਹੈ, ਨਾ ਕਿ ਅਧਿਐਨ ਦੇ ਇਲਾਜਾਂ ਦੇ ਉਤਪਾਦਕਾਂ ਦੁਆਰਾ (ਜੋ ਟਰਾਇਲ ਲਈ ਮੁਫਤ ਵਿਚ ਇਲਾਜ ਪ੍ਰਦਾਨ ਕਰ ਸਕਦੇ ਹਨ)। ਜੇ ਸਾਨੂੰ ਅਜਿਹੀ ਕੋਈ ਨਵੀਂ ਜਾਣਕਾਰੀ ਮਿਲਦੀ ਹੈ ਜੋ ਅਧਿਐਨ ਵਿਚ ਰਹਿਣ ਦੇ ਤੁਹਾਡੇ ਨਿਰਣੇ ਨੂੰ ਪ੍ਰਭਾਵਿਤ ਕਰ ਸਕਦੀ ਹੈ, ਤਾਂ ਅਸੀਂ ਤੁਹਾਨੂੰ ਇਹ ਜਾਣਕਾਰੀ ਦੇਵਾਂਗੇ। ਇਕ ਪ੍ਰਾਯੋਜਕ ਦੇ ਤੌਰ ਤੇ ਯੂਨੀਵਰਸਿਟੀ ਆਫ ਆਕਸਫੋਰਡ (University of Oxford) ਕੋਲ, ਉਸ ਅਸੰਭਵ ਹਾਲਤ ਜਦੋਂ ਤੁਹਾਨੂੰ ਇਸ ਅਧਿਐਨ ਵਿਚ ਭਾਗ ਲੈਣ ਦੇ ਸਿੱਧੇ ਨਤੀਜੇ ਵੱਜੋਂ ਨੁਕਸਾਨ ਬਰਦਾਸ਼ਤ ਕਰਨਾ ਪੈਂਦਾ ਹੈ, ਦੇ ਲਈ ਢੁੱਕਵਾਂ ਬੀਮਾ ਮੌਜੂਦ ਹੈ। ਐਨ ਐਚ ਐਸ (NHS) ਦੀ ਹਾਨੀ-ਪੁਰਤੀ, ਉਸ ਕਲੀਨਿਕਲ ਇਲਾਜ ਦੇ ਸੰਦਰਭ ਵਿਚ ਕੰਮ ਕਰਦੀ ਹੈ ਜੋ ਪ੍ਰਦਾਨ ਕੀਤਾ ਜਾਂਦਾ ਹੈ।

ਜੇ ਤੁਹਾਡੀ ਅਧਿਐਨ ਟੀਮ ਨੇ ਤੁਹਾਨੂੰ ਡਿਮਿਥਾਇਲ ਫੂਮਾਰੇਟ ਦੇ ਆਂਕਲਣ ਵਿਚ ਭਾਗ ਲੈਣ ਬਾਰੇ ਵਿਚਾਰ ਕਰਨ ਦੀ ਬੇਨਤੀ ਕੀਤੀ ਹੈ (ਕੇਵਲ ਯੂ ਕੇ) ਤਾਂ ਕਿਰਪਾ ਕਰਕੇ ਅਗਲੇ ਪੰਨੇ ਨੂੰ ਪੜ੍ਹੋ। ਨਹੀਂ ਤਾਂ ਤੁਸੀਂ ਇਸਨੂੰ ਪੜ੍ਹਨਾ ਇੱਥੇ ਬੰਦ ਕਰ ਸਕਦੇ ਹੋ।

#### 14) ਡਾਈਮੈਥਾਇਲ ਫਿਊਮਾਰੇਟ ਕੀ ਹੈ ਅਤੇ ਇਸਦੀ ਜਾਂਚ ਕਿਉਂ ਕੀਤੀ ਜਾ ਰਹੀ ਹੈ?

ਡਾਈਮੈਥਾਇਲ ਫਿਊਮਾਰੇਟ ਇਕ ਇਲਾਜ ਹੈ ਜਿਸਨੂੰ ਕਿ ਮੌਜੂਦਾ ਸਮੇਂ ਮਲਟੀਪਲ ਸਕਲੇਰੋਸਿਸ ਅਤੇ ਮੋਗਾਇਸਿਸ (ਚਮੜੀ ਦੀ ਇਕ ਬਿਮਾਰੀ) ਦੇ ਲਈ ਵਰਤਿਆ ਜਾ ਰਿਹਾ ਹੈ ਜੋ ਤੁਹਾਡੇ ਸਰੀਰ ਦੀ ਰੱਖਿਆ ਪ੍ਰਣਾਲੀ ਦੀ ਕੋਵਿਡ-19 ਪ੍ਰਤੀ ਪ੍ਰਤੀਕ੍ਰਿਆ ਕਰਨ ਤੋਂ ਰੋਕ ਸਕਦੀ ਹੈ, ਪਰ ਸਾਨੂੰ ਪੱਕਾ ਨਹੀਂ ਪਤਾ ਹੈ ਕਿ ਕੀ ਇਸਦਾ ਅਜੇ ਪ੍ਰਤੀਭਾਗੀਆਂ ਦੇ ਵੱਡੇ ਸਮੂਹ ਵਿਚ ਆਂਕਲਣ ਕੀਤਾ ਜਾਣਾ ਚਾਹੀਦਾ ਹੈ। ਅਸੀਂ ਕੁਝ ਅਤਿਰਿਕਤ ਜਾਂਚਾਂ (ਹੇਠਾਂ ਦੇਖੋ) ਕਰਕੇ ਕੋਵਿਡ-19 ਵਾਲੇ ਕੋਈ 400 ਲੋਕਾਂ ਦੇ ਵਿਚ ਡਾਈਮੈਥਾਇਲ ਫਿਊਮਾਰੇਟ ਦੇ ਵਿਸਤ੍ਰਿਤ ਪ੍ਰਭਾਵਾਂ ਨੂੰ ਸਮਝਣ ਦੀ ਇੱਛਾ ਰੱਖਦੇ ਹਾਂ। ਇਨ੍ਹਾਂ ਦੇ ਨਤੀਜੇ ਸਾਡੀ ਇਹ ਸਮਝਣ ਵਿਚ ਮਦਦ ਕਰਨਗੇ ਕਿ ਡਰੱਗ ਦੇ ਆਂਕਲਣ ਲਈ ਹੋਰ ਹਜ਼ਾਰਾਂ ਲੋਕਾਂ ਨੂੰ ਸ਼ਾਮਲ ਕਰਨਾ ਜਾਰੀ ਰੱਖਿਆ ਜਾਵੇ।

#### 15) ਅਧਿਐਨ ਦੇ ਇਸ ਹਿੱਸੇ ਦੇ ਸੰਭਾਵਤ ਜੋਖਮ ਕੀ ਹਨ?

ਡਿਮੈਥਾਇਲ ਦੇ ਕਾਰਨ ਕੁਝ ਵਾਰ “ਫਲੋਸਿੰਗ” (ਖਾਸ ਤੌਰ ‘ਤੇ ਚਿਹਰੇ ‘ਤੇ ਲਾਲੀ ਅਤੇ ਨਿੱਘ ਦਾ ਇਕ ਨਾਖੁਸ਼ਗਵਾਰ ਤਜਰਬਾ ਜੋ ਖਤਰਨਾਕ ਨਹੀਂ ਹੁੰਦਾ ਹੈ, ਕੁਝ ਵਾਰ ਇਹ ਖਾਰਸ਼ ਨਾਲ ਜੁੜਿਆ ਹੁੰਦਾ ਹੈ) ਅਤੇ ਪੇਟ ਦੀ ਖਰਾਬੀ। ਖੂਨ ਦੀ ਜਾਂਚ ਵਿਚ ਅਸਧਾਰਣਤਾਵਾਂ ਸੰਭਵ ਹਨ ਅਤੇ ਇਨ੍ਹਾਂ ਦੇ ਲਈ ਤੁਹਾਡੀ ਨਿਗਰਾਨੀ ਕੀਤੀ ਜਾਵੇਗੀ। ਅਧਿਐਨ ਦੀ ਕਿਸੇ ਵੀ ਡਰੱਗ ਪ੍ਰਤੀ ਤੀਬਰ ਪ੍ਰਤੀਕ੍ਰਿਆ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਗਰਭਵਤੀ ਔਰਤਾਂ ਅਤੇ ਮਾਂ ਦਾ ਦੁੱਧ ਪੀਣ ਵਾਲੇ ਬੱਚਿਆਂ ਉੱਪਰ ਪੈਣ ਵਾਲੇ ਪ੍ਰਭਾਵ ਨਿਸ਼ਚਿਤ ਨਹੀਂ ਹਨ ਇਸ ਲਈ ਔਰਤਾਂ ਨੂੰ ਅਧਿਐਨ ਦੇ ਇਸ ਹਿੱਸੇ ਵਿਚ ਭਾਗ ਨਹੀਂ ਲੈਣਾ ਚਾਹੀਦਾ।

#### 16) ਕੀਤੇ ਜਾ ਰਹੇ ਅਤਿਰਿਕਤ ਮੁਲਾਂਕਣ ਕੀ ਹਨ?

ਅਸੀਂ ਮਾਪਣਾ ਚਾਹਵਾਂਗੇ ਕਿ ਤੁਹਾਡੇ ਫੇਫੜੇ ਤੁਹਾਡੇ ਖੂਨ ਵਿਚ ਆਕਸੀਜਨ ਕਿੰਨੀ ਚੰਗੀ ਤਰ੍ਹਾਂ ਪਹੁੰਚਾ ਰਹੇ ਹਨ ਅਤੇ ਕੀ ਡਾਈਮੈਥਾਇਲ ਫਿਊਮਾਰੇਟ ਇਸ ਵਿਚ ਸੁਧਾਰ ਕਰਦੀ ਹੈ। ਅਸੀਂ ਅਗਲੇ 10 ਦਿਨਾਂ ਵਿਚ ਇਸਨੂੰ ਚਾਰ ਮੌਕਿਆਂ ‘ਤੇ ਕਰਾਂਗੇ (ਜੇ ਜਦੋਂ ਤੱਕ ਤੁਸੀਂ ਇਸ ਤੋਂ ਪਹਿਲਾਂ ਘਰ ਨਹੀਂ ਜਾਂਦੇ)। ਇਸ ਵਿਚ, ਜਦੋਂ ਕਿ ਤੁਹਾਡੇ ਦੁਆਰਾ ਪ੍ਰਾਪਤ ਕੀਤੀ ਜਾ ਰਹੇ ਕਿਸੇ ਤਰ੍ਹਾਂ ਦੀ ਅਨੁਪੂਰਕ ਆਕਸੀਜਨ ਦੀ ਪੂਰਤੀ ਨੂੰ ਹੌਲੀ - ਹੌਲੀ ਘਟਾਇਆ ਜਾਂਦਾ ਹੈ ਤੁਹਾਡੇ ਖੂਨ ਵਿਚਲੀ ਆਕਸੀਜਨ ਦੇ ਪੱਧਰਾਂ ਨੂੰ ਮਾਪਣਾ (ਤੁਹਾਡੀ ਉਂਗਲ, ਪੈਰ ਦੇ ਅੰਗੂਠੇ ਜਾਂ ਕੰਨ ‘ਤੇ ਇਕ ਕੱਪੜਿਆਂ ‘ਤੇ ਲਗਾਏ ਜਾਣ ਵਾਲੀ ਚਿਮਟੀ ਵਰਗੇ ਉਪਕਰਣ ਨਾਲ) ਸ਼ਾਮਲ ਹੋਵੇਗਾ। ਜੇ ਮਾਪਣ ਦੀ ਇਸ ਕਾਰਵਾਈ ਦੌਰਾਨ ਕਿਸੇ ਵੀ ਸਮੇਂ ਤੁਸੀਂ ਬਿਮਾਰ ਮਹਿਸੂਸ ਕਰਦੇ ਹੋ ਤਾਂ ਇਸ ਕਾਰਵਾਈ ਨੂੰ ਰੋਕ ਦਿੱਤਾ ਜਾਵੇਗਾ ਅਤੇ ਤੁਹਾਡੀ ਆਕਸੀਜਨ ਦੀ ਪੂਰਤੀ ਨੂੰ ਸਧਾਰਣ ‘ਤੇ ਵਾਪਸ ਲਿਆਉਂਦਾ ਜਾਵੇਗਾ। ਇਸ ਵਿਚ ਹਰ ਵਾਰ ਤਕਰੀਬਨ 30 ਮਿਨਟ ਲੱਗਣਗੇ।

ਅਸੀਂ ਰੋਜ਼ਾਨਾ ਦੇ ਆਧਾਰ ‘ਤੇ ਤੁਹਾਡੀ ਬਿਮਾਰੀ ਦੀ ਤੀਬਰਤਾ ਦਾ ਆਂਕਲਣ ਵੀ ਕਰਾਂਗੇ (ਕੇਵਲ ਤੁਹਾਡੇ ਮੈਡੀਕਲ ਰਿਕਾਰਡਾਂ ਦੀ ਸਮੀਖਿਆ ਕਰਕੇ) ਅਤੇ ਤੁਹਾਨੂੰ ਪੁੱਛਾਂਗੇ ਕਿ ਤੁਸੀਂ ਡਾਈਮੈਥਾਇਲ ਫਿਊਮਾਰੇਟ ਨੂੰ ਕਿੰਨੀ ਚੰਗੀ ਤਰ੍ਹਾਂ ਬਰਦਾਸ਼ਤ ਕਰ ਰਹੇ ਹੋ ਅਤੇ ਕੀ ਤੁਹਾਨੂੰ ਕਿਸੇ ਤਰ੍ਹਾਂ ਦੇ ਗੌਣ ਪ੍ਰਭਾਵ ਹੋਏ ਹਨ।

ਅਸੀਂ ਖੂਨ ਦੇ ਨਮੂਨਿਆਂ ਦੇ ਕੁਝ ਟੈਸਟਾਂ, ਜੋ ਤੁਸੀਂ ਆਪਣੀ ਨਿਯਮਤ ਦੇਖਭਾਲ ਦੇ ਹਿੱਸੇ ਵੱਜੋਂ ਕਰਵਾਏ ਹੋ ਸਕਦੇ ਹਨ, ਦੇ ਨਤੀਜੇ ਵੀ ਇਕੱਤਰ ਕਰਾਂਗੇ। ਜੇ ਉਹ ਤੁਹਾਡੀ ਨਿਯਮਤ ਦੇਖਭਾਲ ਦੇ ਹਿੱਸੇ ਵੱਜੋਂ ਨਹੀਂ ਕੀਤੇ ਗਏ ਹਨ ਤਾਂ ਇਕ ਜਾਂ ਦੋ ਮੌਕਿਆਂ ‘ਤੇ 3mL ਖੂਨ ਇਕੱਤਰ ਕਰਨ ਦੀ ਜ਼ਰੂਰਤ ਪਵੇਗੀ। ਤੁਹਾਡੇ ਹਸਪਤਾਲ ਦੀ ਲੈਬੋਰੇਟਰੀ ਦੁਆਰਾ ਇਕ ਵਾਰ ਵਿਸ਼ਲੇਸ਼ਣ ਕਰਨ ਦੇ ਬਾਅਦ ਇਨ੍ਹਾਂ ਨੂੰ ਨਸ਼ਟ ਕਰ ਦਿੱਤਾ ਜਾਵੇਗਾ।

#### 17) ਕੀ ਮੈਂ ਸਮੇਂ ਤੋਂ ਪਹਿਲਾਂ ਅਧਿਐਨ ਵਿਚਲੇ ਆਪਣੇ ਇਲਾਜ ਜਾਂ ਮੇਰੀ ਸ਼ਮੂਲੀਅਤ ਨੂੰ ਸਮਾਪਤ ਕਰ ਸਕਦਾ/ਦੀ ਹਾਂ?

ਜੇ ਤੁਸੀਂ ਜਾਂ ਤੁਹਾਡਾ ਡਾਕਟਰ ਕੋਰਸ ਦੀ ਸਮਾਪਤੀ ਤੋਂ ਪਹਿਲਾਂ ਅਧਿਐਨ ਵਾਲੇ ਇਲਾਜ ਜਾਂ ਅਧਿਐਨ ਦੇ ਇਸ ਹਿੱਸੇ ਵਿਚ ਤੁਹਾਡੀ ਸ਼ਮੂਲੀਅਤ ਨੂੰ ਰੋਕਣਾ ਚਾਹੁੰਦੇ/ਦਾ ਹੋ/ਹੈ ਤਾਂ ਤੁਸੀਂ ਅਜਿਹਾ ਕਰਨ ਲਈ ਸੁਤੰਤਰ ਹੋ।

#### 18) ਕੀ ਮੇਰੇ ਲਈ ਭਾਗ ਲੈਣਾ ਜ਼ਰੂਰੀ ਹੈ?

ਨਹੀਂ। ਅਧਿਐਨ ਦੇ ਇਸ ਹਿੱਸੇ ਵਿਚ ਭਾਗ ਲੈਣਾ ਇੱਛਕ ਹੈ। ਇਸ ਭਾਗ ਵਿਚ ਹਿੱਸਾ ਲਏ ਬਗੈਰ ਤੁਸੀਂ ਅਧਿਐਨ ਦੇ ਬਾਕੀ ਦੇ ਹਿੱਸੇ ਵਿਚ ਫਿਰ ਵੀ ਭਾਗ ਲੈ ਸਕਦੇ ਹੋ।